

ਮਲਾਰ ਮਹਲਾ ੫ ॥

Malaar, Fifth Mehl:

ਪਰਮੇਸਰੁ ਹੋਆ ਦਇਆਲੁ ॥

The Transcendent Lord God has become merciful;

ਮੇਘੁ ਵਰਸੈ ਅੰਮ੍ਰਿਤ ਧਾਰ ॥

Ambrosial Nectar is raining down from the clouds.

ਸਗਲੇ ਜੀਅ ਜੰਤ ਤ੍ਰਿਪਤਾਸੇ ॥

All beings and creatures are satisfied;

ਕਾਰਜ ਆਏ ਪੂਰੇ ਰਾਸੇ ॥੧॥

their affairs are perfectly resolved. ||1||

ਸਦਾ ਸਦਾ ਮਨ ਨਾਮੁ ਸਮੁਲਿ ॥

O my mind, dwell on the Lord, forever and ever.

ਗੁਰ ਪੂਰੇ ਕੀ ਸੇਵਾ ਪਾਇਆ ਐਥੈ ਓਥੈ ਨਿਬਰੈ ਨਾਲਿ ॥੧॥ ਰਹਾਉ ॥

Serving the Perfect Guru, I have obtained it. It shall stay with me both here and hereafter. ||1||Pause||

ਦੁਖੁ ਭੰਨਾ ਭੈ ਭੰਜਨਹਾਰ ॥

He is the Destroyer of pain, the Eradicator of fear.

ਆਪਣਿਆ ਜੀਆ ਕੀ ਕੀਤੀ ਸਾਰ ॥

He takes care of His beings.

ਰਾਖਨਹਾਰ ਸਦਾ ਮਿਹਰਵਾਨ ॥

The Savior Lord is kind and compassionate forever.

ਸਦਾ ਸਦਾ ਜਾਈਐ ਕੁਰਬਾਨ ॥੨॥

I am a sacrifice to Him, forever and ever. ||2||

ਕਾਲੁ ਗਵਾਇਆ ਕਰਤੈ ਆਪਿ ॥

The Creator Himself has eliminated death.

ਸਦਾ ਸਦਾ ਮਨ ਤਿਸ ਨੋ ਜਾਪਿ ॥

Meditate on Him forever and ever, O my mind.

ਦ੍ਰਿਸ਼ਟਿ ਧਾਰਿ ਰਾਖੇ ਸਭਿ ਜੰਤ ॥

He watches all with His Glance of Grace and protects them.

ਗੁਣ ਗਾਵਹੁ ਨਿਤ ਨਿਤ ਭਗਵੰਤ ॥੩॥

Continually and continuously, sing the Glorious Praises of the Lord God. ||3||

ਏਕੋ ਕਰਤਾ ਆਪੇ ਆਪ ॥

The One and Only Creator Lord is Himself by Himself.

ਹਰਿ ਕੇ ਭਗਤ ਜਾਣਹਿ ਪਰਤਾਪ ॥

The Lord's devotees know His Glorious Grandeur.

ਨਾਵੈ ਕੀ ਪੈਜ ਰਖਦਾ ਆਇਆ ॥

He preserves the Honor of His Name.

ਨਾਨਕੁ ਬੋਲੈ ਤਿਸ ਕਾ ਬੋਲਾਇਆ ॥੪॥੩॥੨੧॥

Nanak speaks as the Lord inspires him to speak. ||4||3||21||